

ਬਿਲਾਵਲੁ ਮਹਲਾ ੫ ॥

Bilaaval, Fifth Mehl:

ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥

He is constantly entangled in pride, conflict, greed and tasty flavors.

ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥

He is involved in deception, fraud, household affairs and corruption. ||1||

ਐਸੀ ਖੇਖੀ ਨੇਤ੍ਰੁ ਮਹਿ ਪੂਰੇ ਗੁਰ ਪਰਸਾਦਿ ॥

I have seen this with my eyes, by the Grace of the Perfect Guru.

ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥

Power, property, wealth and youth are useless, without the Naam, the Name of the Lord. ||1||Pause||

ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥

Beauty, incense, scented oils, beautiful clothes and foods

ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥

- when they come into contact with the body of the sinner, they stink. ||2||

ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥

Wandering, wandering around, the soul is reincarnated as a human, but this body lasts only for an instant.

ਇਹ ਅਉਸਰ ਤੇ ਚੁਕਿਆ ਬਹੁ ਜੋਨਿ ਭ੍ਰਮਾਦਿ ॥੩॥

Losing this opportunity, he must wander again through countless incarnations. ||3||

ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦਿ ॥

By God's Grace, he meets the Guru; contemplating the Lord, Har, Har, he is wonderstruck.

ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥

He is blessed with peace, poise and bliss, O Nanak, through the perfect sound current of the Naad. ||4||8||38||